

ਸੋਰਠਿ ਮਹਲਾ ੫ ॥

Sorat'h, Fifth Mehl:

ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੁਖੁ ਮਿਟਾਇਆ ॥

Meditating, meditating in remembrance on my Guru, the True Guru, all pains have been eradicated.

ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥੧॥

The fever and the disease are gone, through the Word of the Guru's Teachings, and I have obtained the fruits of my mind's desires. ||1||

ਮੇਰਾ ਗੁਰੁ ਪੂਰਾ ਸੁਖਦਾਤਾ ॥

My Perfect Guru is the Giver of peace.

ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥

He is the Doer, the Cause of causes, the Almighty Lord and Master, the Perfect Primal Lord, the Architect of Destiny. ||Pause||

ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥

Sing the Glorious Praises of the Lord in bliss, joy and ecstasy; Guru Nanak has become kind and compassionate.

ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥

Shouts of cheers and congratulations ring out all over the world; the Supreme Lord God has become my Savior and Protector. ||2||15||43||